

ਪ੍ਰਭਾਤੀ ਮਹਲਾ ੫ ॥

Prabhaatee, Fifth Mehl:

ਗੁਰੁ ਪੂਰਾ ਪੂਰੀ ਤਾ ਕੀ ਕਲਾ ॥

The Guru is Perfect, and Perfect is His Power.

ਗੁਰ ਕਾ ਸਬਦੁ ਸਦਾ ਸਦ ਅਟਲਾ ॥

The Word of the Guru's Shabad is unchanging, forever and ever.

ਗੁਰ ਕੀ ਬਾਣੀ ਜਿਸੁ ਮਨਿ ਵਸੈ ॥ ਦੁਖੁ ਦਰਦੁ ਸਭੁ ਤਾ ਕਾ ਨਸੈ ॥੧॥

All pains and afflictions run away from those, whose minds are filled with the Word of the Guru's Bani. ||1||

ਹਰਿ ਰੰਗਿ ਰਾਤਾ ਮਨੁ ਰਾਮ ਗੁਨ ਗਾਵੈ ॥

Imbued with the Lord's Love, they sing the Glorious Praises of the Lord.

ਮੁਕਤੋ ਸਾਧੂ ਧੂਰੀ ਨਾਵੈ ॥੧॥ ਰਹਾਉ ॥

They are liberated, bathing in the dust of the feet of the Holy. ||1||Pause||

ਗੁਰ ਪਰਸਾਦੀ ਉਤਰੇ ਪਾਰਿ ॥

By Guru's Grace, they are carried across to the other shore;

ਭਉ ਭਰਮੁ ਬਿਨਸੇ ਬਿਕਾਰ ॥

they are rid of fear, doubt and corruption.

ਮਨ ਤਨ ਅੰਤਰਿ ਬਸੇ ਗੁਰ ਚਰਨਾ ॥

The Guru's Feet abide deep within their minds and bodies.

ਨਿਰਭੈ ਸਾਧ ਪਰੇ ਹਰਿ ਸਰਨਾ ॥੨॥

The Holy are fearless; they take to the Sanctuary of the Lord. ||2||

ਅਨਦ ਸਹਜ ਰਸ ਸੂਖ ਘਨੇਰੇ ॥

They are blessed with abundant bliss, happiness, pleasure and peace.

ਦੁਸਮਨੁ ਦੁਖੁ ਨ ਆਵੈ ਨੇਰੇ ॥

Enemies and pains do not even approach them.

ਗੁਰਿ ਪੂਰੈ ਅਪੁਨੇ ਕਰਿ ਰਾਖੇ ॥

The Perfect Guru makes them His Own, and protects them.

ਹਰਿ ਨਾਮੁ ਜਪਤ ਕਿਲਬਿਖ ਸਭਿ ਲਾਥੇ ॥੩॥

Chanting the Lord's Name, they are rid of all their sins. ||3||

ਸੰਤ ਸਾਜਨ ਸਿਖ ਭਏ ਸੁਹੇਲੇ ॥

The Saints, spiritual companions and Sikhs are exalted and uplifted.

ਗੁਰਿ ਪੂਰੈ ਪ੍ਰਭ ਸਿਉ ਲੈ ਮੇਲੇ ॥

The Perfect Guru leads them to meet God.

ਜਨਮ ਮਰਨ ਦੁਖ ਫਾਹਾ ਕਾਟਿਆ ॥

The painful noose of death and rebirth is snapped.

ਕਹੁ ਨਾਨਕ ਗੁਰਿ ਪੜਦਾ ਢਾਕਿਆ ॥੪॥੮॥

Says Nanak, the Guru covers their faults. ||4||8||